

06/18/06

Translation courtesy of:



<http://www.sikhitheMAX.com>

This Shabad is by Guru Raam Daas Ji in Raag Gauree on Pannaa 173

ਗਉੜੀ ਮਾਝ ਮਹਲਾ ੪ ॥

gourree maajh mehalaa 4 ||
Gauree Maajh, Fourth Mehla:

ਵਸੁ ਮੇਰੇ ਪਿਆਰਿਆ ਵਸੁ ਮੇਰੇ ਗੋਵਿੰਦਾ ਹਰਿ ਕਰਿ ਕਿਰਪਾ ਮਨਿ ਵਸੁ ਜੀਉ ॥

vas maerae piaariaa vas maerae govindhaa har kar kirapaa man vas jeeo ||
Dwell, O my Beloved, dwell, O my Lord of the Universe; O Lord, show mercy to me and come to dwell within my mind.

This Shabad is by Guru Arjan Dev Ji in Raag Bilaaval on Pannaa 801

ਬਿਲਾਵਲੁ ਮਹਲਾ ੫ ॥

bilaaval mehalaa 5 ||
Bilaaval, Fifth Mehla:

ਦਇਆ ਕਰਹੁ ਬਸਹੁ ਮਨਿ ਆਇ ॥

dhaeiaa karahu basahu man aae ||
Take pity upon me, and abide within my mind;

ਮੋਹਿ ਨਿਰਗੁਨ ਲੀਜੈ ਲੜਿ ਲਾਇ ॥ ਰਹਾਉ ॥

mohi niragun leejai larr laae || rehaao ||
I am worthless - please let me grasp hold of the hem of Your robe. ||1||Pause||

This Shabad is by Guru Arjan Dev Ji in Raag Gauree on Pannaa 186

ਗਉੜੀ ਮਹਲਾ ੫ ॥

gourree mehalaa 5 ||
Gauree, Fifth Mehla:

ਜਾ ਕਾ ਮੀਤੁ ਸਾਜਨੁ ਹੈ ਸਮੀਆ ॥

jaa kaa meeth saajan hai sameeaa ||
Those who have the Lord as their Friend and Companion

ਤਿਸੁ ਜਨ ਕਉ ਕਹੁ ਕਾ ਕੀ ਕਮੀਆ ॥੧॥

this jan ko kah **u kaa kee** kame~~ee~~aa ||1||
- tell me, what else do they need? ||1||

ਜਾ ਕੀ ਪ੍ਰੀਤਿ ਗੋਬਿੰਦ ਸਿਉ ਲਾਗੀ ॥

jaa kee preeth **gobi(n)dh sio laagee** ||
Those who are in love with the Lord of the Universe

ਦੁਖੁ ਦਰਦੁ ਭ੍ਰਮੁ ਤਾ ਕਾ ਭਾਗੀ ॥੧॥ ਰਹਾਉ ॥

dhookh dharadh bhram thaa kaa bhaagee ||1|| reh~~aa~~o ||
- pain, suffering and doubt run away from them. ||1||Pause||

ਜਾ ਕਉ ਰਸੁ ਹਰਿ ਰਸੁ ਹੈ ਆਇਓ ॥

jaa ko ras har ras **hai aaeiou** ||
Those who have enjoyed the flavor of the Lord's sublime essence

ਸੋ ਅਨ ਰਸ ਨਾਹੀ ਲਪਟਾਇਓ ॥੨॥

so an ras **naahee** lapatt~~aeiou~~ ||2||
are not attracted to any other pleasures. ||2||

ਜਾ ਕਾ ਕਹਿਆ ਦਰਗਹ ਚਲੈ ॥

jaa kaa keh~~iaa~~ dharageh chal~~ai~~ ||
Those whose speech is accepted in the Court of the Lord

ਸੋ ਕਿਸ ਕਉ ਨਦਰਿ ਲੈ ਆਵੈ ਤਲੈ ॥੩॥

so kis ko nadhar **lai aavai** thal~~ai~~ ||3||
- what do they care about anything else? ||3||

ਜਾ ਕਾ ਸਭੁ ਕਿਛੁ ਤਾ ਕਾ ਹੋਇ ॥

jaa kaa sabh **kishh thaa kaa** hoe ||
Those who belong to the One, unto whom all things belong

ਨਾਨਕ ਤਾ ਕਉ ਸਦਾ ਸੁਖੁ ਹੋਇ ॥੪॥੩੩॥੧੦੨॥

naanak thaa ko sadh~~aa~~ **sukh hoe** ||4||33||102||
- O Nanak, they find a lasting peace. ||4||33||102||

This Shabad is by Bhatt Mathuraa in Svaiyay Mehl 5 on Pannaa 1409

ਜਗ ਅਉਰੁ ਨ ਯਾਹਿ ਮਹਾ ਤਮ ਮੈ ਅਵਤਾਰੁ ਉਜਾਗਰੁ ਆਨਿ ਕੀਅਉ ॥

jag aou**r** n **yaahi** meh~~aa~~ tham **mai** avath~~aar~~ ou**jaagar** **aan kee**ao ||
In the great darkness of this world, the Lord revealed Himself, incarnated as Guru Arjun.

ਤਿਨ ਕੇ ਦੁਖ ਕੋਟਿਕ ਦੂਰਿ ਗਏ ਮਥੁਰਾ ਜਿਨ੍ ਅੰਮ੍ਰਿਤ ਨਾਮੁ ਪੀਅਉ ॥

thin kae dh**ukh kottik** dh**oor** ge~~ae~~ math**huraa** **jinh a(n)mrith** **naam pee**ao ||
Millions of pains are taken away, from those who drink in the Ambrosial Nectar of the Naam, says Mat'huraa.

ਇਹ ਪਧਤਿ ਤੇ ਮਤ ਚੁਕਹਿ ਰੇ ਮਨ ਭੇਦੁ ਬਿਭੇਦੁ ਨ ਜਾਨ ਬੀਅਉ ॥

eih padhhath thae math chookhehi rae man bhaedh bihbaedh n jaan beeo ||

O mortal being, do not leave this path; do not think that there is any difference between God and Guru.

ਪਰਤਛਿ ਰਿਦੈ ਗੁਰ ਅਰਜੁਨ ਕੈ ਹਰਿ ਪੂਰਨ ਬ੍ਰਹਮਿ ਨਿਵਾਸੁ ਲੀਅਉ ॥੫॥

parathashh ridhai gur arajun kai har pooran breham nivaas leeo ||5||

The Perfect Lord God has manifested Himself; He dwells in the heart of Guru Arjun. ||5||

This Shabad is by Guru Arjan Dev Ji in Raag Saarang on Pannaa 1215

ਸਾਰਗ ਮਹਲਾ ੫ ॥

saarag mehalaa 5 ||

Sarang, Fifth Mehla:

ਰਸਨਾ ਜਪਤੀ ਤੂਹੀ ਤੂਹੀ ॥

rasanaa japathee thoohee thoohee ||

My tongue chants Your Name, Your Name.

ਮਾਤ ਗਰਭ ਤੁਮ ਹੀ ਪ੍ਰਤਿਪਾਲਕ ਮ੍ਰਿਤ ਮੰਡਲ ਇਕ ਤੁਹੀ ॥੧॥ ਰਹਾਉ ॥

maath garabh thum hee prathipaalak mrith ma(n)ddal eik thuee ||1|| rehaao ||

In the mother's womb, You sustained me, and in this mortal world, You alone help me. ||1||Pause||

ਤੁਮਹਿ ਪਿਤਾ ਤੁਮ ਹੀ ਫੁਨਿ ਮਾਤਾ ਤੁਮਹਿ ਮੀਤ ਹਿਤ ਭ੍ਰਾਤਾ ॥

thumehi pithaa thum hee fun maathaa thumehi meeth hith bhraathaa ||

You are my Father, and You are my Mother; You are my Loving Friend and Sibling.

ਤੁਮ ਪਰਵਾਰ ਤੁਮਹਿ ਆਧਾਰਾ ਤੁਮਹਿ ਜੀਅ ਪ੍ਰਾਨਦਾਤਾ ॥੧॥

thum paravaar thumehi aadhhaaraa thumehi jee praanadhaathaa ||1||

You are my Family, and You are my Support. You are the Giver of the Breath of Life. ||1||

ਤੁਮਹਿ ਖਜੀਨਾ ਤੁਮਹਿ ਜਰੀਨਾ ਤੁਮ ਹੀ ਮਾਣਿਕ ਲਾਲਾ ॥

thumehi khajeeanaa thumehi jareenaa thum hee maanik laalaa ||

You are my Treasure, and You are my Wealth. You are my Gems and Jewels.

ਤੁਮਹਿ ਪਾਰਜਾਤ ਗੁਰ ਤੇ ਪਾਏ ਤਉ ਨਾਨਕ ਭਏ ਨਿਹਾਲਾ ॥੨॥੩੩॥੫੬॥

thumehi paarajaath gur thae paaeae tho naanak bheae nihaalaa ||2||33||56||

You are the wish-fulfilling Elysian Tree. Nanak has found You through the Guru, and now he is enraptured. ||2||33||56||

This Shabad is by Guru Amar Daas Ji in Raag Raamkalee on Pannaa 917

ਰਾਮਕਲੀ ਮਹਲਾ ੩ ਅਨੰਦੁ

raamakalee mehalaa 3 ana(n)dhu

Raamkalee, Third Mehla, Anand ~ The Song Of Bliss:

ੴ ਸਤਿਗੁਰ ਪ੍ਰਸਾਦਿ ॥

ik oa(n)kaar sathigur prasaaadh ||

One Continuous God, Eternal, True, Divine Enlightener, Merciful, Guru's Grace.

ਅਨੰਦੁ ਭਇਆ ਮੇਰੀ ਮਾਏ ਸਤਿਗੁਰੁ ਮੈ ਪਾਇਆ ॥

ana(n)dh bhaeiaa maereee maaeae sathiguroo mai paaeiaa ||

I am in ecstasy, O my mother, for I have found my True Guru.

ਸਤਿਗੁਰੁ ਤ ਪਾਇਆ ਸਹਜ ਸੇਤੀ ਮਨਿ ਵਜੀਆ ਵਾਧਾਈਆ ॥

sathigur th paaeiaa sehaj saethee man vajeeaa vaadhhaaeaa ||

I have found the True Guru, with intuitive ease, and my mind vibrates with the music of bliss.

ਰਾਗ ਰਤਨ ਪਰਵਾਰ ਪਰੀਆ ਸਬਦ ਗਾਵਣ ਆਈਆ ॥

raag rathan paravaar pareeeaa sabadh gaavan aaeaa ||

The jewelled melodies and their related celestial harmonies have come to sing the Shabad, the Guru's Word.

ਸਬਦੋ ਤ ਗਾਵਹੁ ਹਰੀ ਕੇਰਾ ਮਨਿ ਜਿਨੀ ਵਸਾਇਆ ॥

sabadho th gaavahu haree kaeraa man jinee vasaeiaa ||

The Lord dwells within the minds of those who sing the Shabad.

ਕਹੈ ਨਾਨਕੁ ਅਨੰਦੁ ਹੋਆ ਸਤਿਗੁਰੁ ਮੈ ਪਾਇਆ ॥੧॥

kehai naanak ana(n)dh hooa sathiguroo mai paaeiaa ||1||

Says Nanak, I am in ecstasy, for I have found my True Guru. ||1||

ਏ ਮਨ ਮੇਰਿਆ ਤੂ ਸਦਾ ਰਹੁ ਹਰਿ ਨਾਲੇ ॥

ee man maeriaa thoo sadhaa rahu har naalae ||

O my mind, remain always with the Lord.

ਹਰਿ ਨਾਲਿ ਰਹੁ ਤੂ ਮੰਨ ਮੇਰੇ ਦੁਖ ਸਭਿ ਵਿਸਾਰਣਾ ॥

har naal rahu thoo ma(n)n maerae dhookh sabh visaaranaa ||

Remain always with the Lord, O my mind, and all sufferings will be forgotten.

ਅੰਗੀਕਾਰੁ ਓਹੁ ਕਰੇ ਤੇਰਾ ਕਾਰਜ ਸਭਿ ਸਵਾਰਣਾ ॥

a(n)geekaar ouhu karae thaeraa kaaraj sabh savaaranaa ||

He will accept You as His own, and all your affairs will be perfectly arranged.

ਸਭਨਾ ਗਲਾ ਸਮਰਥੁ ਸੁਆਮੀ ਸੋ ਕਿਉ ਮਨਹੁ ਵਿਸਾਰੇ ॥

sabhanaa gala samarathh suaamee so kio manahu visaraae ||

Our Lord and Master is All-capable to do all things, so why forget Him from your mind?

ਕਹੈ ਨਾਨਕੁ ਮੰਨ ਮੇਰੇ ਸਦਾ ਰਹੁ ਹਰਿ ਨਾਲੇ ॥੨॥

kehai naanak ma(n)n maerae sadhaa rahu har naalae ||2||

Says Nanak, O my mind, remain always with the Lord. ||2||

ਸਾਚੇ ਸਾਹਿਬਾ ਕਿਆ ਨਾਹੀ ਘਰਿ ਤੇਰੈ ॥

saachae saahibaa kiaa naahee ghar thaeraai ||
O my True Lord and Master, what is there which is not in Your celestial home?

ਘਰਿ ਤ ਤੇਰੈ ਸਭੁ ਕਿਛੁ ਹੈ ਜਿਸੁ ਦੇਹਿ ਸੁ ਪਾਵਏ ॥

ghar th thaeraai sabh kishh hai jis dhaeahi s paaveae ||
Everything is in Your home; they receive, unto whom You give.

ਸਦਾ ਸਿਫਤਿ ਸਲਾਹ ਤੇਰੀ ਨਾਮੁ ਮਨਿ ਵਸਾਵਏ ॥

sadhaa sifath salaaah thaeree naam man vasaaveae ||
Constantly singing Your Praises and Glories, Your Name is enshrined in the mind.

ਨਾਮੁ ਜਿਨ ਕੈ ਮਨਿ ਵਸਿਆ ਵਾਜੇ ਸਬਦ ਘਨੇਰੇ ॥

naam jin kai man vasiaa vaajae sabadh ghanerae ||
The divine melody of the Shabad vibrates for those, within whose minds the Naam abides.

ਕਹੈ ਨਾਨਕੁ ਸਚੇ ਸਾਹਿਬ ਕਿਆ ਨਾਹੀ ਘਰਿ ਤੇਰੈ ॥੩॥

kehahi naanak sachae saahib kiaa naahee ghar thaeraai ||3||
Says Nanak, O my True Lord and Master, what is there which is not in Your home? ||3||

ਸਾਚਾ ਨਾਮੁ ਮੇਰਾ ਆਧਾਰੋ ॥

saachaa naam maeraa adhhaaro ||
The True Name is my only support.

ਸਾਚੁ ਨਾਮੁ ਅਧਾਰੁ ਮੇਰਾ ਜਿਨਿ ਭੁਖਾ ਸਭਿ ਗਵਾਈਆ ॥

saach naam adhhaar maeraa jin bhukhaa sabh gavaaeaa ||
The True Name is my only support; it satisfies all hunger.

ਕਰਿ ਸਾਂਤਿ ਸੁਖ ਮਨਿ ਆਇ ਵਸਿਆ ਜਿਨਿ ਇਛਾ ਸਭਿ ਪੁਜਾਈਆ ॥

kar saa(n)th sukh man aae vasiaa jin eishhaa sabh pujaaeaa ||
It has brought peace and tranquility to my mind; it has fulfilled all my desires.

ਸਦਾ ਕੁਰਬਾਣੁ ਕੀਤਾ ਗੁਰੂ ਵਿਟਹੁ ਜਿਸ ਦੀਆ ਏਹਿ ਵਡਿਆਈਆ ॥

sadhaa kurabaan keethaa guroo vittahu jis dheaaa aeahi vaddiaaeaa ||
I am forever a sacrifice to the Guru, who possesses such glorious greatness.

ਕਹੈ ਨਾਨਕੁ ਸੁਣਹੁ ਸੰਤਹੁ ਸਬਦਿ ਧਰਹੁ ਪਿਆਰੋ ॥

kehahi naanak sunahu sa(n)thahu sabadh dhharahu piaaro ||
Says Nanak, listen, O devotees; enshrine love for the Shabad.

ਸਾਚਾ ਨਾਮੁ ਮੇਰਾ ਆਧਾਰੋ ॥੪॥

saachaa naam maeraa adhhaaro ||4||
The True Name is my only support. ||4||

ਵਾਜੇ ਪੰਚ ਸਬਦ ਤਿਤੁ ਘਰਿ ਸਭਾਗੈ ॥

vaajae pa(n)ch sabadh thith ghar sabhaagai ||

The Panch Shabad, the five primal sounds, vibrate in that blessed house.

ਘਰਿ ਸਭਾਗੈ ਸਬਦ ਵਾਜੇ ਕਲਾ ਜਿਤੁ ਘਰਿ ਧਾਰੀਆ ॥

ghar sabh**aa**gai sabadh v**aa**jae kal**aa** jith ghar dh**ha**areeaa ||
In that blessed house, the Shabad vibrates; He infuses His almighty power into it.

ਪੰਚ ਦੂਤ ਤੁਧੁ ਵਸਿ ਕੀਤੇ ਕਾਲੁ ਕੰਟਕੁ ਮਾਰਿਆ ॥

pa(n)ch dh**oo**th th**ud**hh vas **ke**eth**ae** kaal ka(n)ttak m**aa**ri**aa** ||
Through You, we subdue the five demons of desire, and slay Death, the torturer.

ਧੁਰਿ ਕਰਮਿ ਪਾਇਆ ਤੁਧੁ ਜਿਨ ਕਉ ਸਿ ਨਾਮਿ ਹਰਿ ਕੈ ਲਾਗੇ ॥

dh**ur** karam p**aa**e**iaa** th**ud**hh j**in** ko s **na**am har **kai** la**ag**ae ||
Those who have such pre-ordained destiny are attached to the Lord's Name.

ਕਹੈ ਨਾਨਕੁ ਤਹ ਸੁਖੁ ਹੋਆ ਤਿਤੁ ਘਰਿ ਅਨਹਦ ਵਾਜੇ ॥੫॥

keh**ai** naanak theh **suk**h ho**aa** th**i**th ghar anehadh v**aa**jae ||5||
Says Nanak, they are at peace, and the unstruck sound current vibrates within their homes. ||5||

ਅਨਦੁ ਸੁਣਹੁ ਵਡਭਾਗੀਹੋ ਸਗਲ ਮਨੋਰਥ ਪੂਰੇ ॥

anadh **sun**ah**u** vaddabh**aa**g**ee**h**o** sagal man**o**rathh **po**or**ae** ||
Listen to the song of bliss, O most fortunate ones; all your longings shall be fulfilled.

ਪਾਰਬ੍ਰਹਮੁ ਪ੍ਰਭੁ ਪਾਇਆ ਉਤਰੇ ਸਗਲ ਵਿਸੁਰੇ ॥

p**aa**rabreham prabh p**aa**e**iaa** outhar**ae** sagal vis**oo**rae ||
I have obtained the Supreme Lord God, and all sorrows have been forgotten.

ਦੁਖੁ ਰੋਗੁ ਸੰਤਾਪੁ ਉਤਰੇ ਸੁਣੀ ਸਚੀ ਬਾਣੀ ॥

dh**oo**kh rog sa(n)th**aa**p outhar**ae** **sun**ee sach**ee** ba**aa**nee ||
Pain, illness and suffering have departed, listening to the True Bani.

ਸੰਤ ਸਾਜਨ ਭਏ ਸਰਸੇ ਪੂਰੇ ਗੁਰ ਤੇ ਜਾਣੀ ॥

sa(n)th **sa**ajan bhe**ae** saras**ae** **po**or**ae** gur th**ae** ja**aa**nee ||
The devotees and their friends are in ecstasy, knowing the Perfect Guru.

ਸੁਣਤੇ ਪੁਨੀਤ ਕਹਤੇ ਪਵਿਤੁ ਸਤਿਗੁਰੁ ਰਹਿਆ ਭਰਪੂਰੇ ॥

sunath**ae** **sun**ee**th** kehath**ae** pav**i**th sath**ig**ur reh**iaa** bharap**oo**rae ||
Pure are the listeners, and pure are the speakers; the True Guru is all-pervading and permeating.

ਬਿਨਵੰਤਿ ਨਾਨਕੁ ਗੁਰ ਚਰਣ ਲਾਗੇ ਵਾਜੇ ਅਨਹਦ ਤੂਰੇ ॥੪੦॥੧॥

binava(n)th **na**anak gur charan **la**ag**ae** v**aa**j**ae** anehadh th**oo**rae ||40||1||
Prays Nanak, touching the Guru's Feet, the unstruck sound current of the celestial bugles vibrates and resounds. ||40||1||

This Shabad is by Guru Nanak Dev Ji in Jap on Pannaa 8

ਸਲੋਕੁ ॥

salok ||
Salok:

ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥

pavan **guroo paanee pithaa maathaa** dhharath mehath ||
The Divine Word spoken, is the Guru; In this Great Divine School, water is the father, and the planet earth is the great mother of all.

ਦਿਵਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ ॥

dhivas **raath dhue dhaaee dhaaeiaa khaelai** sagal jagath ||
Day and night are the two care providers, under whose supervision all the world plays.

ਚੰਗਿਆਈਆ ਬੁਰਿਆਈਆ ਵਾਚੈ ਧਰਮੁ ਹਦੂਰਿ ॥

cha(n)gia**aaeaa buriaaeaa vaachai** dharam hadh**oor** ||
The good and bad deeds of all worldly beings are continuously discussed in the presence of the Righteous Judge.

ਕਰਮੀ ਆਪੋ ਆਪਣੀ ਕੇ ਨੇੜੇ ਕੇ ਦੂਰਿ ॥

karam**ee aapo aapanee kae naerrai kae** dh**oor** ||
According to their own actions, some are drawn closer, and some are driven farther away from their Ultimate Goal - God.

ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥

ji**nee naam dhhaaeiaa geae** masakath gh**aal** ||
Those who perform devotional worship of Naam during their lifetimes, proceed on, having strived successfully in their mission.

ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ ॥੧॥

na**anak thae mukh ujalae kaethee shhuttee naal** ||1||
O Nanak, their faces are radiant in the Court of the Lord; and many, inspired by their actions, are saved along with them! ||1||